

ਗਉੜੀ ਗੁਆਰੇਰੀ ਮਹਲਾ ੫ ॥

Gauree Gwaarayree, Fifth Mehl:

ਕਿਉ ਭ੍ਰਮੀਐ ਭ੍ਰਮੁ ਕਿਸ ਕਾ ਹੋਈ ॥

Why do you doubt? What do you doubt?

ਜਾ ਜਲਿ ਥਲਿ ਮਹੀਅਲਿ ਰਵਿਆ ਸੋਈ ॥

God is pervading the water, the land and the sky.

ਗੁਰਮੁਖਿ ਉਬਰੇ ਮਨਮੁਖ ਪਤਿ ਖੋਈ ॥੧॥

The Gurmukhs are saved, while the self-willed manmukhs lose their honor.
||1||

ਜਿਸੁ ਰਾਖੈ ਆਪਿ ਰਾਮੁ ਦਇਆਰਾ ॥

One who is protected by the Merciful Lord

ਤਿਸੁ ਨਹੀ ਦੂਜਾ ਕੋ ਪਹੁਚਨਹਾਰਾ ॥੧॥ ਰਹਾਉ ॥

- no one else can rival him. ||1||Pause||

ਸਭ ਮਹਿ ਵਰਤੈ ਏਕੁ ਅਨੰਤਾ ॥

The Infinite One is pervading among all.

ਤਾ ਤੂੰ ਸੁਖਿ ਸੋਉ ਹੋਇ ਅਚਿੰਤਾ ॥

So sleep in peace, and don't worry.

ਓਹੁ ਸਭੁ ਕਿਛੁ ਜਾਣੈ ਜੋ ਵਰਤੰਤਾ ॥੨॥

He knows everything which happens. ||2||

ਮਨਮੁਖ ਮੁਏ ਜਿਨ ਦੂਜੀ ਪਿਆਸਾ ॥

The self-willed manmukhs are dying in the thirst of duality.

ਬਹੁ ਜੋਨੀ ਭਵਹਿ ਧੁਰਿ ਕਿਰਤਿ ਲਿਖਿਆਸਾ ॥

They wander lost through countless incarnations; this is their pre-ordained destiny.

ਜੈਸਾ ਬੀਜਹਿ ਤੈਸਾ ਖਾਸਾ ॥੩॥

As they plant, so shall they harvest. ||3||

ਦੇਖਿ ਦਰਸੁ ਮਨਿ ਭਇਆ ਵਿਗਾਸਾ ॥

Beholding the Blessed Vision of the Lord's Darshan, my mind has blossomed forth.

ਸਭੁ ਨਦਰੀ ਆਇਆ ਬ੍ਰਹਮੁ ਪਰਗਾਸਾ ॥

And now everywhere I look, God is revealed to me.

ਜਨ ਨਾਨਕ ਕੀ ਹਰਿ ਪੂਰਨ ਆਸਾ ॥੪॥੨॥੭੧॥

Servant Nanak's hopes have been fulfilled by the Lord. ||4||2||71||